

ਆਸਾ ॥

Aasaa:

ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥

A fortress like that of Sri Lanka, with the ocean as a moat around it

ਤਿਹ ਰਾਵਨ ਘਰ ਖਬਰਿ ਨ ਪਾਈ ॥੧॥

- there is no news about that house of Raavan. ||1||

ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥

What shall I ask for? Nothing is permanent.

ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥

I see with my eyes that the world is passing away. ||1||Pause||

ਇਕੁ ਲਖੁ ਪੁਤ ਸਵਾ ਲਖੁ ਨਾਤੀ ॥

Thousands of sons and thousands of grandsons

ਤਿਹ ਰਾਵਨ ਘਰ ਦੀਆ ਨ ਬਾਤੀ ॥੨॥

- but in that house of Raavan, the lamps and wicks have gone out. ||2||

ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥

The moon and the sun cooked his food.

ਬੈਸੰਤਰੁ ਜਾ ਕੇ ਕਪਰੇ ਧੋਈ ॥੩॥

The fire washed his clothes. ||3||

ਗੁਰਮਤਿ ਰਾਮੈ ਨਾਮਿ ਬਸਾਈ ॥

Under Guru's Instructions, one whose mind is filled with the Lord's Name,

ਅਸਥਿਰੁ ਰਹੈ ਨ ਕਤਹੂੰ ਜਾਈ ॥੪॥

becomes permanent, and does not go anywhere. ||4||

ਕਹਤ ਕਬੀਰ ਸੁਨਹੁ ਰੇ ਲੋਈ ॥

Says Kabeer, listen, people:

ਰਾਮ ਨਾਮ ਬਿਨੁ ਮੁਕਤਿ ਨ ਹੋਈ ॥੫॥੮॥੨੧॥

without the Lord's Name, no one is liberated. ||5||8||21||